

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ
ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ
ਥੇ ਮਾਧਉ ਇਹੁ ਜਨਮੁ ਤੁਮਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ
ਚਿਰ ਭਇਓ ਦਰਸਨੁ ਦੇਖੇ ॥੨॥੧॥

(ਅੰਗ: ੬੯੪)

ਪੰਜਾਬੀ ਵਿਆਖਿਆ:

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ
ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ
ਦਾਸ ਨੂੰ ਇਹ ਪੂਰਨ ਸਿਦਕ ਬਖਸ਼ ਕਿ ਮੇਰਾ ਮਨ ਤੇਰੀ ਸਿਫਤ ਸਾਲਾਹ ਦੀਆਂ ਗੱਲਾਂ ਵਿਚ ਪਰਚ
ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ
ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ - ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ
ਰਿਹਾ ਹਾਂ। ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ
ਚਿਰ ਹੋ ਗਿਆ ਹੈ, ਦਰਸਨ ਦੀ ਆਸ ਵਿਚ ਹੀ ਮੈਂ ਜੀਉਂਦਾ ਹਾਂ।੨।੧।

English Translation:

**DHANAASAREE, DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE
GURU:**

There is none as forlorn as I am, and none as Compassionate as You; what need
is there to test us now? May my mind surrender to Your Word; please, bless
Your humble servant with this perfection. ॥ 1 ॥ I am a sacrifice, a sacrifice to
the Lord. O Lord, why are You silent? ॥ Pause ॥ For so many incarnations, I
have been separated from You, Lord; I dedicate this life to You. Says Ravi Daas:
placing my hopes in You, I live; it is so long since I have gazed upon the Blessed
Vision of Your Darshan. ॥ 2 ॥ 1 ॥

(Page: 694)

<https://sikhizm.com/hukamnama/hum-sar-deen-dayal-na-tum-sar/>